

I/25265/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਹਲਕਾ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਦੀ ਕਰਵਾਈ ਜਾ ਰਹੀ ਹੈ ਸਪੈਸ਼ਲ ਮੁਰੰਮਤ : ਨਾਗਰਾ

ਪਿੰਡ ਮੰਡੌਰ ਦੀ ਫਿਰਨੀ ਸਮੇਤ ਸਮਸ਼ਾਨਘਾਟ ਨੂੰ ਜਾਂਦੀ ਤੇ ਸਤੀਆਂ ਦੇ ਮੰਦਰ ਤੱਕ ਜਾਂਦੀ 1.42 ਕਿਲੋਮੀਟਰ ਸੜਕ 'ਤੇ 20.14 ਲੱਖ ਦੀ ਲਾਗਤ ਨਾਲ ਪਾਈ ਜਾ ਰਹੀ ਹੈ ਪ੍ਰੀਮਿਕਸ

ਸੜਕਾਂ ਦੀ ਵਿਸ਼ੇਸ਼ ਮੁਰੰਮਤ ਨਾਲ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਹੋਣਗੀਆਂ ਉਪਲਬਧ

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਦੇਣ ਲੋਕ

ਫਤਹਿਗੜ੍ਹ ਸਾਹਿਬ, 16 ਮਈ :

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪਿੰਡ ਮੰਡੌਰ ਦੀ ਫਿਰਨੀ ਸਮੇਤ ਸਮਸ਼ਾਨਘਾਟ ਤੇ ਸਤੀਆਂ ਦੇ ਮੰਦਰ ਨੂੰ ਜਾਂਦੀ 1.42 ਕਿਲੋਮੀਟਰ ਸੜਕ 'ਤੇ 20.14 ਲੱਖ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਵੀ ਕਰਵਾਈ ਜਾ ਰਹੀ ਹੈ, ਜਿਸ ਨਾਲ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਦੱਸਿਆ ਕਿ ਸੜਕ ਦੀ ਮੁਰੰਮਤ ਦੌਰਾਨ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।

ਵਿਧਾਇਕ ਨਾਗਰਾ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਦਿੱਤਾ ਜਾ ਰਿਹਾ ਸਹਿਯੋਗ ਵੀ ਸ਼ਲਾਘਾਯੋਗ ਹੈ।

ਸ. ਨਾਗਰਾ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨੋਵੇਲ ਕੋਰੋਨਾ ਵਾਇਰਸ ਦੇ ਖਾਤਮੇ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਆਮ ਲੋਕਾਂ ਨੂੰ ਵੀ ਵੱਧ ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਕੋਵਿਡ-19 ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਖਤਰਨਾਕ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ।